



Office Order No. 539 /Admn./PSTCL

Dated: 01-10-2020

The following promotion & posting is hereby ordered with immediate effect:-

Sr. No	Name of official/ Emp.ID	Present posting	Proposed posting	Remarks
1.	Sh. Ankush Sharma/ 603309 General	SSA 220 KV S/S, PSTCL, Sunam.	Offg. JE S/S O/o AEE/TL, PSTCL, Mandi Gobindgarh.	Against vacant post.

**Notes:**


1. ਜੇਕਰ ਕਿਸੇ ਕਰਮਚਾਰੀ ਨੇ ਹੜਤਾਲ ਵਿੱਚ ਹਿੱਸਾ ਲਿਆ ਹੋਵੇ ਅਤੇ ਉਸ ਹੜਤਾਲ ਦਾ ਇਹ ਸਮਾਂ ਬਣਦੀ ਛੁੱਟੀ ਮੰਨ ਕੇ ਪਾਸ ਨਾ ਹੋਇਆ ਹੋਵੇ ਤਾਂ ਸਬੰਧਿਤ ਕਰਮਚਾਰੀ ਨੂੰ ਪਦ ਉਨਤ ਨਾ ਸਮਝਦੇ ਹੋਏ ਭਾਰ ਮੁਕਤ ਨਾ ਕੀਤਾ ਜਾਵੇ ਅਤੇ ਇਸ ਦੀ ਸੂਚਨਾ ਇਸ ਦਫ਼ਤਰ ਨੂੰ ਭੇਜੀ ਜਾਵੇ।
2. ਕਰਮਚਾਰੀ ਦੇ ਸੇਵਾ ਵੇਰਵੇ / ਅਨੁਸ਼ਾਸਨੀ ਕੇਸਾਂ ਦੀ ਤਾਜ਼ਾ ਰਿਪੋਰਟ ਭੇਜਣ ਤੋਂ ਬਾਅਦ ਜੇਕਰ ਕਿਸੇ ਕਰਮਚਾਰੀ ਵਿਰੁੱਧ ਕਾ.ਦੱ.ਨੋ./ ਦੇਸ਼ ਸੂਚੀ ਵਿਚਾਰ ਅਧੀਨ ਹੋਵੇ ਜਾਂ ਪੈਡਿੰਗ ਹੋਵੇ ਤਾਂ ਉਸ ਕਰਮਚਾਰੀ ਨੂੰ ਉਸ ਦੀ ਪਦ ਉਨਤੀ ਤੇ ਭਾਰ ਮੁਕਤ ਨਾ ਕੀਤਾ ਜਾਵੇ ਅਤੇ ਇਸ ਦੀ ਸੂਚਨਾ ਵੀ ਇਸ ਦਫ਼ਤਰ ਨੂੰ ਭੇਜੀ ਜਾਵੇ।
3. ਕਰਮਚਾਰੀਆਂ ਦੀ ਇਹ ਤਰੱਕੀ ਉਨ੍ਹਾਂ ਨਾਲੋਂ ਸੀਨੀਅਰ ਕਰਮਚਾਰੀਆਂ ਦੇ ਉਪਰ ਸੀਨੀਅਰਤਾ ਦਾ ਹੱਕ ਪ੍ਰਦਾਨ ਨਹੀਂ ਕਰੇਗੀ ਜਿਨ੍ਹਾਂ ਦੀ ਤਰੱਕੀ ਦੇ ਕੇਸ ਕਿਸੇ ਕਾਰਨਾਂ ਕਰਕੇ ਅਜੇ ਲਮਕਾ ਅਵਸਥਾ ਵਿੱਚ ਪਏ ਹਨ।
4. ਉਪਰੋਕਤ ਕਰਮਚਾਰੀਆਂ ਨੂੰ ਇਸ ਸ਼ਰਤ ਨਾਲ ਜੇਈ ਸ/ਸ ਪਦ-ਉਨਤ ਕੀਤਾ ਜਾਂਦਾ ਹੈ ਕਿ ਉਹ ਅਰਸਟਵਾਈਲ ਪੰ:ਰਾ:ਬਿ:ਬੋ: ਤਕਨੀਕੀ ਸੇਵਾਵਾਂ-ਤੀਜੀ ਸ਼੍ਰੇਣੀ ਵਿਨਿਯਮ-1996 ਦੇ ਉਪ ਨਿਯਮ-12 ਅਧੀਨ ਇਕ ਸਾਲ ਦਾ ਪਰਖ ਕਾਲ ਸਮਾਂ ਤਸਲੀ ਬਖਸ਼ ਮੁਕੰਮਲ ਕਰਨਗੇ। ਜੇਕਰ ਇਹ ਸਮਾਂ ਸਫਲਤਾ ਪੂਰਵਕ ਮੁਕੰਮਲ ਨਹੀਂ ਕਰਨਗੇ ਤਾਂ ਉਹਨਾਂ ਨੂੰ ਮੂਲ ਅਸਾਮੀ ਤੇ ਰਿਵਰਟ ਕਰ ਦਿੱਤਾ ਜਾਵੇਗਾ।
5. ਤਸਦੀਕ ਕੀਤਾ ਜਾਂਦਾ ਹੈ ਕਿ ਜੇਕਰ ਉਪਰੋਕਤ ਕਰਮਚਾਰੀਆਂ ਦੀ ਪਦ-ਉਨਤੀ ਨਾ ਕੀਤੀ ਜਾਂਦੀ ਤਾਂ ਉਹ ਕਾਇਮ ਮੁਕਾਮ ਐਸ.ਐਸ.ਏ. ਵਜੋਂ ਕੰਮ ਕਰਦੇ ਰਹਿੰਦੇ।
6. ਅਰਸਟਵਾਈਲ ਪੀ.ਐਸ.ਈ.ਬੀ. ਦੇ ਸਕੱਤਰ/ਬੋਰਡ ਪਟਿਆਲਾ ਦੇ ਗਸ਼ਤੀ ਪੱਤਰ ਨੰ:101036/101936/ਈਐਨਜੀ-317 ਮਿਤੀ:7.8.98 ਰਾਹੀਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਕਰਮਚਾਰੀਆਂ ਨੂੰ 7 ਦਿਨਾਂ ਦੇ ਅੰਦਰ-ਅੰਦਰ ਭਾਰ-ਮੁਕਤ ਕੀਤਾ ਜਾਵੇ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਜਿੰਮੇਵਾਰ ਅਧਿਕਾਰੀਆਂ /ਕਰਮਚਾਰੀਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।
7. ਜੇਕਰ ਕੋਈ ਉਪਰੋਕਤ ਕਰਮਚਾਰੀ ਆਪਣੀ ਜੇਈ ਸ/ਸ ਦੀ ਤਰੱਕੀ ਦਾ ਚਾਹਵਾਨ ਨਾ ਹੋਵੇ ਤਾਂ ਸਬੰਧਿਤ ਦਫ਼ਤਰ ਉਸ ਸਬੰਧੀ ਸਕੱਤਰ/ਬੋਰਡ ਅਰਸਟਵਾਈਲ ਪੀ.ਐਸ.ਈ.ਬੀ. ਦੇ ਪੱਤਰ ਨੰ: 192877/194427 ਈਐਨਜੀ/ਜੀ-212 ਮਿਤੀ: 22.10.93, ਨੰ: 47223/49023/ਈਐਨਜੀ/ਜੀ-212 ਮਿਤੀ: 7.4.98 ਅਤੇ 139998/141648 ਮਿਤੀ: 23.10.98 ਰਾਹੀਂ ਜਾਰੀ ਹਦਾਇਤਾਂ ਅਧੀਨ ਤੁਰੰਤ ਕਾਰਵਾਈ ਕਰਦੇ ਹੋਏ ਸਬੰਧਿਤ ਕਰਮਚਾਰੀ ਦੀ ਤਰੱਕੀ ਫਾਰਗੋ ਕਰਨ ਦੀ ਪ੍ਰਤੀ-ਬੇਨਤੀ ਆਪਣੀਆਂ ਸਿਫਾਰਸ਼ਾਂ ਸਹਿਤ ਇਸ ਦਫ਼ਤਰ ਨੂੰ 15 ਦਿਨਾਂ ਦੇ ਅੰਦਰ-ਅੰਦਰ ਹਰ ਹਾਲਤ ਵਿਚ ਤਰੱਕੀ ਅਧਿਕਾਰੀ ਨੂੰ ਭੇਜੇਗਾ ਨਹੀਂ ਤਾਂ ਉਸ ਵਲੋਂ ਆਪਣੀ ਤਰੱਕੀ ਆਪਣੇ ਆਪ ਫਾਰਗੋ ਕੀਤੀ ਮੰਨੀ ਜਾਵੇਗੀ ਅਤੇ ਦਫ਼ਤਰੀ ਹੁਕਮ ਦੀ ਮਿਤੀ ਤੋਂ ਇੱਕ ਮਹੀਨੇ ਦਾ ਸਮਾਂ ਪੁਗਣ ਤੇ ਕਰਮਚਾਰੀ ਨੂੰ ਉਚੇਰੀ ਅਸਾਮੀ ਵਿਰੁੱਧ ਜੁਆਇੰਨ ਨਾਂ ਕਰਵਾਇਆ ਜਾਵੇ।
8. ਜਿਹੜੇ ਕਰਮਚਾਰੀ ਆਪਣੀ ਤਰੱਕੀ ਫਾਰਗੋ ਕਰਨਗੇ, ਉਨ੍ਹਾਂ ਨੂੰ ਅਰਸਟਵਾਈਲ ਪੀ.ਐਸ.ਈ.ਬੀ. ਦੇ ਨਿਯਮਾਂ ਅਨੁਸਾਰ ਪਹਿਲਾਂ ਮਿਲੇ ਸਮਾਂ ਬੱਧ ਸਕੇਲ (9/16/23 ਸਾਲਾ) ਵਾਪਸ ਲਏ ਜਾਣਗੇ।

*Handwritten signature*

9. ਅਰਸਟਵਾਈਲ ਪੀ.ਐਸ.ਈ.ਬੀ. ਦੇ ਸਕੱਤਰ/ਬੋਰਡ ਦੇ ਮੀਮੋ ਨੰ:72764/73414/ਈਐਨਜੀ-1/ਐਲ-156/6 ਮਿਤੀ: 24.6.04 ਰਾਹੀਂ ਜਾਰੀ ਕੀਤੀਆਂ ਹਦਾਇਤਾਂ ਦੀ ਹੇਠ ਲਿਖੇ ਅਨੁਸਾਰ ਪਾਲਣਾ ਕੀਤੀ ਜਾਵੇ:-
- i. That an official on promotion should join his new assignment within the stipulated period given in the office order, failing which any request for transfer even on genuine grounds shall not be entertained at any level. No request for adjustment at the station of choice will be entertained before the compliance of the orders.
  - ii. In case the official on promotion does not get relieved for joining on the promoted rank within the stipulated period, the official will be treated as having foregone his promotion on the expiry of one month and in future orders to this effect will be straight way issued by this office and promotion would be deemed to have been foregone in respect of such officials for a period of three years and no relief would be afforded subsequently. It will thus be the duty of the controlling officer to relieve the official to join his new station of posting within the stipulated period and in the event of failure of official to avail his promotion within one month, inform to the O/o SEHR & Admn. section so that orders of foregoing promotion of such officials are issued thereafter.
  - iii. The promotion of the above officials has been made without prejudice to the outcome of the pending/ new disciplinary cases if any and that the punishment pertaining to the said period of the lower post shall continue to have its effect on the higher post on promotion also.
  - iv. The promotion of the above officials will be without prejudice to the outcome of Court / Civil Writ Petition which might be going on in any Lower court/ High Court and that the decision of any such court case would be applicable to them.
  - v. The promotion of the official at Sr. No. 1 has been made on the basis of disciplinary cases report received from their respective CE/SE offices and if any new case (s) thereafter has been initiated, and the decision of which affects the promotion, then they shall be liable to be reverted without any notice etc. as per instructions circulated vide memo No.110682/111402/EB-496/ SE/ Elect. 2004- 2005 dated 30-8-2004 of erstwhile PSEB.
10. ਪਦ ਉਨਤ ਕੀਤੇ ਕਰਮਚਾਰੀਆਂ ਤੇ 85ਵੀਂ ਸੰਵਿਧਾਨਿਕ ਸੋਧ ਦਾ ਫੈਸਲਾ ਇੰਨ ਬਿੰਨ ਲਾਗੂ ਹੋਵੇਗਾ।
11. As per erstwhile PSEB's Secretary Memo No.87442/ 88077/ENG-1/L-06 dated 2-8-2006, on promotion/transfer the official should first join at his place of posting before his/her application for further adjustment is entertained. No amendment in the orders be made till he/ she joins his/her proposed place of posting.
12. The Punjab Scheduled castes and backward classed (Reservation in services) Amendment Act, 2018 ( Punjab Act no. 17 of 2018) ਰਾਹੀਂ ਸਰਕਾਰੀ ਸੇਵਾਵਾਂ ਵਿੱਚ ਅਨੁਸੂਚਿਤ ਜਾਤੀ ਦੇ ਕਰਮਚਾਰੀਆਂ ਨੂੰ ਤਰੱਕੀ ਦੇਣ ਸਬੰਧੀ ਹੇਠ ਲਿਖੇ ਅਨੁਸਾਰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ:-
- "4(3) The percentage of reservation for filling up the vacancies by promotion by Scheduled Castes in Group 'A' and Group 'B' services shall be fourteen percent."
- However these promotions are subject to decisions of various pending court cases and instructions issued by Punjab govt. from time to time in this regard.
13. ਦਫ਼ਤਰੀ ਹੁਕਮ ਵਿਚ ਦਰਸਾਏ ਕਰਮਚਾਰੀ/ਕਰਮਚਾਰੀਆਂ ਦੀ ਤਰੱਕੀ ਉਪਰੰਤ ਸੀਨੀਅਰਤਾ ਅਰਸਟਵਾਈਲ ਪੰ.ਰਾ.ਬਿ.ਬੇ. ਤਕਨੀਕੀ ਸੇਵਾਵਾਂ-ਤੀਜੀ ਸ਼੍ਰੇਣੀ ਵਿਨਿਯਮ-1996 ਦੇ ਉਪ-ਨਿਯਮ-13 ਅਨੁਸਾਰ ਪ੍ਰਦਾਨ ਕਰਨ ਯੋਗ ਹੋਵੇਗੀ।"



14. ਕਰਮਚਾਰੀ ਤਰੱਕੀ ਉਪਰੰਤ ਇੱਕ ਮਹੀਨੇ ਦੇ ਅੰਦਰ ਅੰਦਰ ਆਪਣੇ ਤੈਨਾਤੀ ਸਥਾਨਾਂ ਤੇ ਜੁਆਇੰਨ ਕਰਨਗੇ, ਨਾ ਕਰਨ ਦੀ ਸੂਚਤ ਵਿਚ ਉਨ੍ਹਾਂ ਦੀ ਤਰੱਕੀ ਫਾਰਗੋ ਮੰਨੀ ਜਾਵੇਗੀ।
  15. ਇਹ ਆਪਣੇ ਪੱਧਰ ਤੇ ਯਕੀਨੀ ਬਣਾ ਲਿਆ ਜਾਵੇ ਕਿ ਉਪਰੋਕਤ ਕਰਮਚਾਰੀ ਪੀ.ਐਸ.ਪੀ.ਸੀ.ਐਲ./ਪੀ.ਐਸ.ਟੀ.ਸੀ.ਐਲ. ਦੇ ਬੋਨਾਫਾਇਡ/ਰੈਗੂਲਰ ਕਰਮਚਾਰੀ ਹਨ ਤਾਂ ਹੀ ਰਲੀਵ/ਜੁਆਇੰਨ ਕਰਵਾਇਆ ਜਾਵੇ।
  16. ਜੇਕਰ ਕੋਈ ਕਰਮਚਾਰੀ ਇਸ ਦਫਤਰੀ ਹੁਕਮ ਦੇ ਜਾਰੀ ਹੋਣ ਤੋਂ ਪਹਿਲਾਂ ਜਾਂ ਜਾਰੀ ਹੋਣ ਤੱਕ ਲੰਬੀ ਮੰਨਚੂਰਸੂਦਾ ਛੁੱਟੀ ਤੇ ਹੈ ਤਾਂ ਉਸਨੂੰ ਉਸਦੀ ਛੁੱਟੀ ਤੋਂ ਵਾਪਿਸ ਜੁਆਇੰਨ ਕਰਨ ਉਪਰੰਤ ਹੀ ਉਸਦੀ ਮੁੱਢਲੀ ਅਸਾਮੀ ਤੋਂ ਰਲੀਵ ਅਤੇ ਅਗਲੇਰੀ ਅਸਾਮੀ ਤੇ ਜੁਆਇੰਨ ਕਰਵਾਇਆ ਜਾਵੇ ਜੀ।
  17. Copy of the joining report shall be sent to Dy.CE/HR & Admn., PSTCL, Patiala.
  18. The compliance of the above orders shall be made latest by 08.10.2020.
- This issues with the approval of Competent Authority.


  
01/10/20  
Sr.Xen/Pers.  
O/o Dy.CE/HR & Admn.,  
PSTCL, Patiala.

Dated: 01-10-2020

Endst. No. 11068/81 /Admn./PSTCL

A copy of the above is forwarded to the following for information and further necessary action:-

2. All CEs of PSTCL.
2. CFO, PSTCL, Patiala.
3. All Dy.CEs/SEs of PSTCL.
4. SE/Personnel, PSPCL, Patiala.
5. CAO(F&A), PSTCL, Patiala.
6. Company Secy., PSTCL, Patiala.
7. All Addl.SEs/Sr.Xens of PSTCL.
8. Dy.Secy/Estt., PSTCL, Patiala.
9. All Accounts officers of PSTCL.
10. Official at his present place of posting.

  
01/10/20  
Sr.Xen/Pers.  
O/o Dy.CE/HR & Admn.,  
PSTCL, Patiala.

Cc:

1. PS to CMD, PSTCL, Patiala.
2. Sr. PS to Director/F&C, PSTCL, Patiala.
3. Sr. PS to Director/Tech., PSTCL, Patiala.
4. PA to Director/Admn., PSTCL, Patiala.